

ਸਿਰੀਰਾਗੁ ਮਹਲਾ ੩ ॥

Siree Raag, Third Mehl:

ਤ੍ਰੈ ਗੁਣ ਮਾਇਆ ਮੋਹੁ ਹੈ ਗੁਰਮੁਖਿ ਚਉਥਾ ਪਦੁ ਪਾਇ ॥

The three qualities hold people in attachment to Maya. The Gurmukh attains the fourth state of higher consciousness.

ਕਰਿ ਕਿਰਪਾ ਮੇਲਾਇਅਨੁ ਹਰਿ ਨਾਮੁ ਵਸਿਆ ਮਨਿ ਆਇ ॥

Granting His Grace, God unites us with Himself. The Name of the Lord comes to abide within the mind.

ਪੋਤੈ ਜਿਨ ਕੈ ਪੁੰਨੁ ਹੈ ਤਿਨ ਸਤਸੰਗਤਿ ਮੇਲਾਇ ॥੧॥

Those who have the treasure of goodness join the Sat Sangat, the True Congregation. ||1||

ਭਾਈ ਰੇ ਗੁਰਮਤਿ ਸਾਚਿ ਰਹਾਉ ॥

O Siblings of Destiny, follow the Guru's Teachings and dwell in truth.

ਸਾਚੇ ਸਾਚੁ ਕਮਾਵਣਾ ਸਾਚੈ ਸਬਦਿ ਮਿਲਾਉ ॥੧॥ ਰਹਾਉ ॥

Practice truth, and only truth, and merge in the True Word of the Shabad. ||1||Pause||

ਜਿਨੀ ਨਾਮੁ ਪਛਾਣਿਆ ਤਿਨ ਵਿਟਹੁ ਬਲਿ ਜਾਉ ॥

I am a sacrifice to those who recognize the Naam, the Name of the Lord.

ਆਪੁ ਛੋਡਿ ਚਰਣੀ ਲਗਾ ਚਲਾ ਤਿਨ ਕੈ ਭਾਇ ॥

Renouncing selfishness, I fall at their feet, and walk in harmony with His Will.

ਲਾਹਾ ਹਰਿ ਹਰਿ ਨਾਮੁ ਮਿਲੈ ਸਹਜੇ ਨਾਮਿ ਸਮਾਇ ॥੨॥

Earning the Profit of the Name of the Lord, Har, Har, I am intuitively absorbed in the Naam. ||2||

ਬਿਨੁ ਗੁਰ ਮਹਲੁ ਨ ਪਾਈਐ ਨਾਮੁ ਨ ਪਰਾਪਤਿ ਹੋਇ ॥

Without the Guru, the Mansion of the Lord's Presence is not found, and the Naam is not obtained.

ਐਸਾ ਸਤਗੁਰੁ ਲੋੜਿ ਲਹੁ ਜਿਦੁ ਪਾਈਐ ਸਚੁ ਸੋਇ ॥

Seek and find such a True Guru, who shall lead you to the True Lord.

ਅਸੁਰ ਸੰਘਾਰੈ ਸੁਖਿ ਵਸੈ ਜੋ ਤਿਸੁ ਭਾਵੈ ਸੁ ਹੋਇ ॥੩॥

Destroy your evil passions, and you shall dwell in peace. Whatever pleases the Lord comes to pass. ||3||

ਜੇਹਾ ਸਤਗੁਰੁ ਕਰਿ ਜਾਣਿਆ ਤੇਹੋ ਜੇਹਾ ਸੁਖੁ ਹੋਇ ॥

As one knows the True Guru, so is the peace obtained.

ਏਹੁ ਸਹਸਾ ਮੂਲੇ ਨਾਹੀ ਭਾਉ ਲਾਏ ਜਨੁ ਕੋਇ ॥

There is no doubt at all about this, but those who love Him are very rare.

ਨਾਨਕ ਏਕ ਜੋਤਿ ਦੁਇ ਮੂਰਤੀ ਸਬਦਿ ਮਿਲਾਵਾ ਹੋਇ ॥੪॥੧੧॥੪੪॥

O Nanak, the One Light has two forms; through the Shabad, union is attained.
||4||11||44||